

ਧਨਾਸਰੀ ਛੰਤ ਮਹਲਾ ੧ ॥

Dhanaasaree, Chhant, First Mehl:

ਪਿਰ ਸੰਗਿ ਮੂਠੜੀਏ ਖਬਰਿ ਨ ਪਾਈਆ ਜੀਉ ॥

Your Husband Lord is with you, O deluded soul-bride, but you do are not aware of Him.

ਮਸਤਕਿ ਲਿਖਿਅੜਾ ਲੇਖੁ ਪੁਰਬਿ ਕਮਾਇਆ ਜੀਉ ॥

Your destiny is written on your forehead, according to your past actions.

ਲੇਖੁ ਨ ਮਿਟਈ ਪੁਰਬਿ ਕਮਾਇਆ ਕਿਆ ਜਾਣਾ ਕਿਆ ਹੋਸੀ ॥

This inscription of past deeds cannot be erased; what do I know about what will happen?

ਗੁਣੀ ਅਚਾਰਿ ਨਹੀ ਰੰਗਿ ਰਾਤੀ ਅਵਗੁਣ ਬਹਿ ਬਹਿ ਰੋਸੀ ॥

You have not adopted a virtuous lifestyle, and you are not attuned to the Lord's Love; you sit there, crying over your past misdeeds.

ਧਨੁ ਜੋਬਨੁ ਆਕ ਕੀ ਛਾਇਆ ਬਿਰਧਿ ਭਏ ਦਿਨ ਪੁੰਨਿਆ ॥

Wealth and youth are like the shade of the bitter swallow-wort plant; you are growing old, and your days are coming to their end.

ਨਾਨਕ ਨਾਮ ਬਿਨਾ ਦੋਹਾਗਣਿ ਛੂਟੀ ਝੂਠਿ ਵਿਛੁੰਨਿਆ ॥੧॥

O Nanak, without the Naam, the Name of the Lord, you shall end up as a discarded, divorced bride; your own falsehood shall separate you from the Lord. ||1||

ਬੂਡੀ ਘਰੁ ਘਾਲਿਓ ਗੁਰ ਕੈ ਭਾਇ ਚਲੋ ॥

You have drowned, and your house is ruined; walk in the Way of the Guru's Will.

ਸਾਚਾ ਨਾਮੁ ਧਿਆਇ ਪਾਵਹਿ ਸੁਖਿ ਮਹਲੋ ॥

Meditate on the True Name, and you shall find peace in the Mansion of the Lord's Presence.

ਹਰਿ ਨਾਮੁ ਧਿਆਏ ਤਾ ਸੁਖੁ ਪਾਏ ਪੇਈਅੜੈ ਦਿਨ ਚਾਰੇ ॥

Meditate on the Lord's Name, and you shall find peace; your stay in this world shall last only four days.

ਨਿਜ ਘਰਿ ਜਾਇ ਬਹੈ ਸਚੁ ਪਾਏ ਅਨਦਿਨੁ ਨਾਲਿ ਪਿਆਰੇ ॥

Sit in the home of your own being, and you shall find Truth; night and day, be with your Beloved.

ਵਿਣੁ ਭਗਤੀ ਘਰਿ ਵਾਸੁ ਨ ਹੋਵੀ ਸੁਣਿਅਹੁ ਲੋਕੁ ਸਬਾਏ ॥

Without loving devotion, you cannot dwell in your own home - listen, everyone!

ਨਾਨਕੁ ਸਰਸੀ ਤਾ ਪਿਰੁ ਪਾਏ ਰਾਤੀ ਸਾਚੈ ਨਾਏ ॥੨॥

O Nanak, she is happy, and she obtains her Husband Lord, if she is attuned to the True Name. ||2||

ਪਿਰੁ ਧਨ ਭਾਵੈ ਤਾ ਪਿਰ ਭਾਵੈ ਨਾਰੀ ਜੀਉ ॥

If the soul-bride is pleasing to her Husband Lord, then the Husband Lord will love His bride.

ਰੰਗਿ ਪ੍ਰੀਤਮੁ ਰਾਤੀ ਗੁਰ ਕੈ ਸਬਦਿ ਵੀਚਾਰੀ ਜੀਉ ॥

Imbued with the love of her Beloved, she contemplates the Word of the Guru's Shabad.

ਗੁਰੁ ਸਬਦਿ ਵੀਚਾਰੀ ਨਾਹੁ ਪਿਆਰੀ ਨਿਵਿ ਨਿਵਿ ਭਗਤਿ ਕਰੇਈ ॥

She contemplates the Guru's Shabads, and her Husband Lord loves her; in deep humility, she worships Him in loving devotion.

ਮਾਇਆ ਮੋਹੁ ਜਲਾਏ ਪ੍ਰੀਤਮੁ ਰਸ ਮਹਿ ਰੰਗੁ ਕਰੇਈ ॥

She burns away her emotional attachment to Maya, and in love, she loves her Beloved.

ਪ੍ਰਭੁ ਸਾਚੇ ਸੇਤੀ ਰੰਗਿ ਰੰਗੇਤੀ ਲਾਲ ਭਈ ਮਨੁ ਮਾਰੀ ॥

She is imbued and drenched with the Love of the True Lord; she has become beautiful, by conquering her mind.

ਨਾਨਕੁ ਸਾਚਿ ਵਸੀ ਸੋਹਾਗਣਿ ਪਿਰੁ ਸਿਉ ਪ੍ਰੀਤਿ ਪਿਆਰੀ ॥੩॥

O Nanak, the happy soul-bride abides in Truth; she loves to love her Husband Lord. ||3||

ਪਿਰੁ ਘਰਿ ਸੋਹੈ ਨਾਰਿ ਜੇ ਪਿਰ ਭਾਵੇ ਜੀਉ ॥

The soul-bride looks so beautiful in the home of her Husband Lord, if she is pleasing to Him.

ਝੂਠੇ ਵੈਣ ਚਵੇ ਕਾਮਿ ਨ ਆਵਏ ਜੀਉ ॥

It is of no use at all to speak false words.

ਝੂਠੁ ਅਲਾਵੈ ਕਾਮਿ ਨ ਆਵੈ ਨਾ ਪਿਰੁ ਦੇਖੈ ਨੈਣੀ ॥

If she speaks false, it is of no use to her, and she does not see her Husband Lord with her eyes.

ਅਵਗੁਣਿਆਰੀ ਕੰਤਿ ਵਿਸਾਰੀ ਛੂਟੀ ਵਿਧਣ ਰੈਣੀ ॥

Worthless, forgotten and abandoned by her Husband Lord, she passes her life-night without her Lord and Master.

ਗੁਰ ਸਬਦੁ ਨ ਮਾਨੈ ਫਾਹੀ ਫਾਥੀ ਸਾ ਧਨ ਮਹਲੁ ਨ ਪਾਏ ॥

Such a wife does not believe in the Word of the Guru's Shabad; she is caught in the net of the world, and does not obtain the Mansion of the Lord's Presence.

ਨਾਨਕ ਆਪੇ ਆਪੁ ਪਛਾਣੈ ਗੁਰਮੁਖਿ ਸਹਜਿ ਸਮਾਏ ॥੪॥

O Nanak, if she understands her own self, then, as Gurmukh, she merges in celestial peace. ||4||

ਧਨ ਸੋਹਾਗਣਿ ਨਾਰਿ ਜਿਨਿ ਪਿਰੁ ਜਾਣਿਆ ਜੀਉ ॥

Blessed is that soul-bride, who knows her Husband Lord.

ਨਾਮ ਬਿਨਾ ਕੂੜਿਆਰਿ ਕੂੜੁ ਕਮਾਣਿਆ ਜੀਉ ॥

Without the Naam, she is false, and her actions are false as well.

ਹਰਿ ਭਗਤਿ ਸੁਹਾਵੀ ਸਾਚੇ ਭਾਵੀ ਭਾਇ ਭਗਤਿ ਪ੍ਰਭ ਰਾਤੀ ॥

Devotional worship of the Lord is beautiful; the True Lord loves it. So immerse yourself in loving devotional worship of God.

ਪਿਰੁ ਰਲੀਆਲਾ ਜੋਬਨਿ ਬਾਲਾ ਤਿਸੁ ਰਾਵੇ ਰੰਗਿ ਰਾਤੀ ॥

My Husband Lord is playful and innocent; imbued with His Love, I enjoy Him.

ਗੁਰ ਸਬਦਿ ਵਿਗਾਸੀ ਸਹੁ ਰਾਵਾਸੀ ਫਲੁ ਪਾਇਆ ਗੁਣਕਾਰੀ ॥

She blossoms forth through the Word of the Guru's Shabad; she ravishes her Husband Lord, and obtains the most noble reward.

ਨਾਨਕ ਸਾਚੁ ਮਿਲੈ ਵਡਿਆਈ ਪਿਰ ਘਰਿ ਸੋਹੈ ਨਾਰੀ ॥੫॥੩॥

O Nanak, in Truth, she obtains glory; in her Husband's home, the soul-bride looks beautiful. ||5||3||